

ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਰੀਦਕੋਟ

ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਅਤੇ ਐਸਐਸਪੀ ਫਰੀਦਕੋਟ ਵੱਲੋਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ

ਕਰੇਨਾ ਪਾਜਟਿਵ ਮਰੀਜ਼ ਪੂਰੀ ਤਰ੍ਹਾਂ ਠੀਕ ,ਫਰੀਦਕੋਟ ਵਿਖੇ ਚੱਲ ਰਿਹਾ ਹੈ ਇਲਾਜ

ਲੋਕਾਂ ਨੂੰ ਅਫਵਾਹਾਂ ਤੋਂ ਸੁਚੇਤ ਰਹਿ ਕੇ ਸਮਾਜਿਕ ਦੂਰੀ ਬਣਾਈ ਰੱਖਣ ,ਘਰ ਵਿੱਚ ਰਹਿਣ ਦੀ ਅਪੀਲ

ਕਰਫਿਊ ਦੌਰਾਨ ਜ਼ਿਲ੍ਹੇ ਦੇ ਲੋਕਾਂ ਨੂੰ ਜ਼ਰੂਰੀ ਵਸਤਾਂ ,ਮੈਡੀਕਲ ਸਹੂਲਤਾਂ ਪਹਿਲਾਂ ਵਾਂਗ ਜਾਰੀ ਰਹਿਣਗੀਆਂ

ਲੋਕਾਂ ਨੂੰ ਘਬਰਾਉਣ ਦੀ ਨਹੀਂ , ਬਚਾਓ ਲਈ ਸਾਵਧਾਨੀਆਂ ਵਰਤਣ ਦੀ ਲੋੜ।

ਜ਼ਿਲਾ ਕੰਟਰੋਲ ਰੂਮ ਨੰ: 01639 250338,256060

ਕਰੇਨਾ ਵਾਈਰਸ ਸਬੰਧੀ ਜ਼ਿਲ੍ਹਾ ਕੰਟਰੋਲ ਰੂਮ ਨੰ:01639-250947,88948-28880

ਪੁਲੀਸ ਕੰਟਰੋਲ ਰੂਮ ਨੰ : 01639 250713,250731,75270-17100 ਤੇ ਕਿਸੇ ਸਮੇਂ ਵੀ ਕੀਤਾ ਜਾ ਸਕਦਾ ਹੈ ਸੰਪਰਕ

ਫਰੀਦਕੋਟ, 4 ਅਪ੍ਰੈਲ -()-ਫਰੀਦਕੋਟ ਜ਼ਿਲ੍ਹੇ ਵਿੱਚ ਪਹਿਲਾਂ ਕਰੇਨਾ ਚ ਪਾਜ਼ਿਟਿਵ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਫਰੀਦਕੋਟ ਦੇ ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਸੈਰਭ ਰਾਜ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਮਨਜੀਤ ਸਿੰਘ ਢੇਸੀ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਅਤੇ ਸਥਿਤੀ ਦਾ ਜਾਇਜ਼ਾ ਲਿਆ ਗਿਆ।

ਇਸ ਉਪਰੰਤ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਸੈਰਭ ਰਾਜ ਨੇ ਦੱਸਿਆ ਕਿ ਸ਼ਹਿਰ ਵਿੱਚ ਇੱਕ ਵਿਅਕਤੀ ਦੀ ਕਰੇਨਾ ਪਾਜ਼ਿਟਿਵ ਰਿਪੋਰਟ ਆਈ ਹੈ ਜਿਸ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਵਿਸ਼ੇਸ਼ ਵਾਰਡ ਵਿਖੇ ਭਰਤੀ ਕਰਾਇਆ ਗਿਆ ਹੈ ਉਨ੍ਹਾਂ ਕਿਹਾ ਕਿ ਮਰੀਜ਼ ਦੀ ਹਾਲਤ ਬਿਲਕੁਲ ਸਥਿਰ ਹੈ ਤੇ ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਹਿਰ ਦੇ ਉਸ ਇਲਾਕੇ ਨੂੰ ਸਿਰਫ ਇਤਿਹਾਤ ਵਜੋਂ ਬੈਰੀਕੇਟਿੰਗ ਰਾਹੀਂ ਨਾਕੇਬੰਦੀ ਕਰਕੇ ਸੀਲ ਕੀਤਾ ਗਿਆ ਹੈ ਤਾਂ ਜੋ ਬਾਹਰ ਤੋਂ ਕੋਈ ਵੀ ਵਿਅਕਤੀ ਉਸ ਇਲਾਕੇ ਵਿੱਚ ਦਾਖਲ ਨਾ ਹੋਵੇ।ਉਨ੍ਹਾਂ ਕਿਹਾ ਕਿ ਉਸ ਇਲਾਕੇ ਵਿੱਚ ਡਾਕਟਰ ਮੈਡੀਕਲ ਸਟਾਫ਼ ਪੁਲੀਸ ਸਮੇਤ ਹੋਰ ਕਈ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਰਹਿੰਦੇ ਹਨ ਤੇ ਉਨ੍ਹਾਂ ਸਮੇਤ ਲੋਕਾਂ ਨੂੰ ਜਿਨ੍ਹਾਂ ਕੋਲ ਕਰਫਿਊ ਪਾਸ ਹਨ ਬਾਹਰ ਆਉਣ ਜਾਣ ਤੇ ਕੋਈ ਰੋਕ ਨਹੀਂ ਹੈ ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਤੋਂ ਬਿਲਕੁਲ ਸੁਚੇਤ ਰਹਿਣ। ਜ਼ਿਲ੍ਹਾ ਪ੍ਰਸ਼ਾਸਨ ਕਰੇਨਾ ਵਾਇਰਸ ਨੂੰ ਜ਼ਿਲ੍ਹੇ ਵਿੱਚ ਅੱਗੇ ਪਹਿਲਾਂ ਤੋਂ ਰੋਕਣ ਲਈ ਪੂਰੀ ਤਰ੍ਹਾਂ ਚੌਕਸ ਹੈ ਅਤੇ ਇਸ ਮੁਹਿੰਮ ਦੇ ਵਿੱਚ ਸਮੂਹ ਜ਼ਿਲ੍ਹਾ ਵਾਸੀਆਂ ਦੀ ਮੁਕੰਮਲ ਸਹਾਇਤਾ ਦੀ ਲੋੜ ਹੈ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਕਿਸੇ ਵੀ ਸਥਿਤੀ ਲਈ ਜ਼ਿਲ੍ਹੇ ਦੇ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਨੰਬਰ 01639-250338,256060,ਕਰੇਨਾ ਵਾਇਰਸ ਸਬੰਧੀ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਨੰਬਰ 01639-250947 ,88948-28880 ਅਤੇ ਜ਼ਿਲ੍ਹਾ ਪੱਧਰੀ ਪੁਲੀਸ ਕੰਟਰੋਲ ਰੂਮ ਨੰਬਰ 01639-250713,250731,75270-17100 ਤੇ ਕਿਸੇ ਸਮੇਂ ਵੀ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਕਰਫਿਊ ਦੌਰਾਨ ਜ਼ਰੂਰੀ ਵਸਤਾਂ ਜਿਵੇਂ ਕਿ ਰਾਸ਼ਨ ਦੁੱਧ ਸਬਜ਼ੀਆਂ ਦਵਾਈਆਂ ਆਦਿ ਦੀ ਘਰਾਂ ਤੱਕ ਸਪਲਾਈ ਪਹਿਲਾਂ ਵਾਂਗ ਹੀ ਨਿਰੰਤਰ ਜਾਰੀ ਰਹੇਗੀ ਅਤੇ ਕਿਸੇ ਵੀ ਜ਼ਿਲ੍ਹਾ ਵਾਸੀ ਨੂੰ ਘਬਰਾਉਣ ਦੀ ਲੋੜ ਨਹੀਂ ਉਨ੍ਹਾਂ

ਕਿਹਾ ਕਿ ਸਾਨੂੰ ਸਾਰਿਆਂ ਨੂੰ ਕਰਫਿਊ ਦੇ ਨਿਯਮਾਂ ਦੀ ਪਾਲਣਾ ਕਰਕੇ ਘਰਾਂ ਵਿੱਚ ਰਹਿਣਾ ਚਾਹੀਦਾ ਹੈ ਅਤੇ ਆਪਣੀ ਤੇ ਆਪਣੇ ਪਰਿਵਾਰ ਦੀ ਸਿਹਤ ਦਾ ਖਿਆਲ ਰੱਖਣਾ ਚਾਹੀਦਾ ਹੈ ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਸਮਾਜਕ ਦੂਰੀ ਬਹੁਤ ਜ਼ਰੂਰੀ ਹੈ ਤੇ ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿੱਚ ਹੀ ਰਹਿਣ।

--